

ਗਉੜੀ ਪੂਰਬੀ ਮਹਲਾ ੪ ॥

Gauree Poorbee, Fourth Mehl:

ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥

You are Merciful, the Destroyer of all pain. Please give me Your Ear and listen to my prayer.

ਜਿਸ ਤੇ ਤੁਮ ਹਰਿ ਜਾਨੇ ਸੁਆਮੀ ਸੋ ਸਤਿਗੁਰੁ ਮੇਲਿ ਮੇਰਾ ਪ੍ਰਾਨੇ ॥੧॥

Please unite me with the True Guru, my breath of life; through Him, O my Lord and Master, You are known. ||1||

ਰਾਮ ਹਮ ਸਤਿਗੁਰ ਪਾਰਬ੍ਰਹਮ ਕਰਿ ਮਾਨੇ ॥

O Lord, I acknowledge the True Guru as the Supreme Lord God.

ਹਮ ਮੂੜ ਮੁਗਧ ਅਸੁਧ ਮਤਿ ਹੋਤੇ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਜਾਨੇ ॥੧॥ ਰਹਾਉ ॥

I am foolish and ignorant, and my intellect is impure. Through the Teachings of the Guru, the True Guru, O Lord, I come to know You. ||1||Pause||

ਜਿਤਨੇ ਰਸ ਅਨ ਰਸ ਹਮ ਦੇਖੇ ਸਭ ਤਿਤਨੇ ਫੀਕ ਫੀਕਾਨੇ ॥

All the pleasures and enjoyments which I have seen - I have found them all to be bland and insipid.

ਹਰਿ ਕਾ ਨਾਮੁ ਅੰਮ੍ਰਿਤੁ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ ॥੨॥

I have tasted the Ambrosial Nectar of the Naam, the Name of the Lord, by meeting the True Guru. It is sweet, like the juice of the sugarcane. ||2||

ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੂੜ ਦਿਵਾਨੇ ॥

Those who have not met the Guru, the True Guru, are foolish and insane - they are faithless cynics.

ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ ਦੀਪਕੁ ਮੋਹਿ ਪਚਾਨੇ ॥੩॥

Those who were pre-ordained to have no good karma at all - gazing into the lamp of emotional attachment, they are burnt, like moths in a flame. ||3||

ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥

Those whom You, in Your Mercy, have met, Lord, are committed to Your Service.

ਜਨ ਨਾਨਕ ਹਰਿ ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥੪॥੪॥੧੮॥੫੬॥

Servant Nanak chants the Name of the Lord, Har, Har, Har. He is famous, and through the Guru's Teachings, He merges in the Name. ||4||4||18||56||